



ਇਸ ਕੈਨੇਡਾ ਡੇ ਦਾ ਜਸ਼ਨ ਸੁਰੱਖਿਅਤ ਤਰੀਕੇ ਨਾਲ ਮਨਾਓ!

ਬ੍ਰੈਂਪਟਨ, ਓਨਟੈਰੀਓ (24 ਜੂਨ, 2022) – ਸਿਟੀ ਆਫ ਬ੍ਰੈਂਪਟਨ ਨਿਵਾਸੀਆਂ ਨੂੰ, 1 ਜੁਲਾਈ ਨੂੰ ਕੈਨੇਡਾ ਡੇ (Canada Day) ਨੂੰ ਪਟਾਕੇ ਚਲਾਉਂਦੇ ਸਮੇਂ, ਸੁਰੱਖਿਅਤ ਰਹਿਣ ਦਾ ਮਹੱਤਵ ਯਾਦ ਕਰਵਾਉਂਦੀ ਹੈ।

ਕੈਨੇਡਾ ਡੇ, ਸਾਲ ਦੇ ਉਹਨਾਂ ਚਾਰ ਦਿਨਾਂ ਵਿੱਚੋਂ ਇੱਕ ਹੈ, ਜਦੋਂ ਬ੍ਰੈਂਪਟਨ ਵਿੱਚ ਨਿੱਜੀ ਪ੍ਰਾਪਰਟੀ ਤੇ, ਪਰਮਿਟ ਦੇ ਬਿਨਾਂ, ਛੋਟੀ-ਰੋਜ਼ ਦੇ ਪਟਾਕਿਆਂ ਦੀ ਇਜਾਜ਼ਤ ਹੁੰਦੀ ਹੈ। ਬਾਇ-ਲਾਅ ਦੇ ਅਧੀਨ, ਵਿਕਟੋਰੀਆ ਡੇ (Victoria Day), ਦੀਵਾਲੀ (Diwali) ਅਤੇ ਨਵੇਂ ਸਾਲ (New Year's Eve) ਨੂੰ ਵੀ ਪਟਾਕੇ ਚਲਾਉਣ ਦੀ ਇਜਾਜ਼ਤ ਹੁੰਦੀ ਹੈ।

ਛੋਟੀ-ਰੋਜ਼ ਦੇ ਪਟਾਕੇ ਅਜਿਹੇ ਪਟਾਕੇ ਹਨ, ਜੋ ਚਲਾਏ ਜਾਣ ਤੇ ਤਿੰਨ ਮੀਟਰ (10 ਫੁੱਟ) ਤੋਂ ਘੱਟ ਦੂਰ ਤੱਕ ਜਾਂਦੇ ਹਨ (ਉਦਾਹਰਨ ਲਈ ਅਨਾਰ, ਚੱਕਰ, ਜ਼ਮੀਨੀ ਚੱਕਰ, ਫੁਲਝੜੀਆਂ)। ਜੇ ਮੇਟੇ ਤੌਰ ਤੇ ਬ੍ਰੈਂਪਟਨ ਟ੍ਰਾਂਜ਼ਿਟ (Brampton Transit) ਦੀ ਬੱਸ ਜਾਂ ਬਾਸਕੇਟਬਾਲ ਹੁਪ ਜਿੰਨੀ ਉੱਚਾਈ ਤੇ ਜਾਂਦੇ ਹੋਣ।

ਹੋਰ ਸਾਰੇ ਰਾਕੇਟ ਕਿਸਮ ਦੇ ਪਟਾਕਿਆਂ ਤੇ ਬ੍ਰੈਂਪਟਨ ਵਿੱਚ ਪਾਬੰਦੀ ਹੈ। ਸਿਟੀ ਨਿਵਾਸੀਆਂ ਨੂੰ ਯਾਦ ਕਰਵਾਉਂਦੀ ਹੈ ਕਿ ਪਟਾਕਿਆਂ ਨੂੰ ਸਟ੍ਰੀਟ ਵਿੱਚ, ਸਾਈਡਵਾਕਸ ਤੇ, ਸਿਟੀ ਦੇ ਪਾਰਕਾਂ ਦੇ ਅੰਦਰ ਜਾਂ ਮਿਊਨਿਸਿਪਲ ਜਾਂ ਸਕੂਲ ਦੀਆਂ ਪ੍ਰਾਪਰਟੀਜ਼ ਤੇ ਚਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਇਹ ਕਿ ਉਹਨਾਂ ਨੂੰ ਸਿਰਫ ਰਾਤ 11 ਵਜੇ ਤੱਕ ਹੀ ਚਲਾਉਣ ਦੀ ਇਜਾਜ਼ਤ ਹੈ।

ਨਿੱਜੀ ਪ੍ਰਾਪਰਟੀ ਤੇ ਛੋਟੀ-ਰੋਜ਼ ਦੇ ਪਟਾਕੇ ਚਲਾਉਂਦੇ ਸਮੇਂ, ਨਿਵਾਸੀਆਂ ਲਈ ਇਹਨਾਂ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਨੀ ਲਾਜ਼ਮੀ ਹੈ:

- ਆਪਣੇ ਕੋਲ ਪਾਣੀ ਦਾ ਕੰਟੇਨਰ ਜਾਂ ਪਾਣੀ ਨਾਲ ਭਰੀ ਕੋਈ ਹੋਜ਼ ਲਾਈਨ ਰੱਖੋ, ਜੋ ਪਟਾਕੇ ਬੁਝਾਉਣ ਲਈ ਉਪਲਬਧ ਹੋਵੇ।
- ਫੁਲਝੜੀ ਨੂੰ ਛੱਡ ਕੇ, ਕਦੇ ਵੀ ਪਟਾਕੇ ਨੂੰ ਆਪਣੇ ਹੱਥ ਵਿੱਚ ਫੜ ਕੇ ਅੱਗ ਨਾ ਲਗਾਓ ਜਾਂ ਅੱਗ ਲੱਗੇ ਪਟਾਕੇ ਨੂੰ ਹੱਥ ਵਿੱਚ ਨਾ ਫੜੋ।
- ਕਦੇ ਵੀ ਪਟਾਕਿਆਂ ਨੂੰ ਹੇਰਾਂ ਲੋਕਾਂ ਤੇ ਨਾ ਸੁੱਟੋ ਜਾਂ ਉਹਨਾਂ ਵੱਲ ਕਰਕੇ ਨਾ ਚਲਾਓ।
- ਫੁਲਝੜੀਆਂ ਚਲਾਉਣ ਤੋਂ ਬਾਅਦ, ਉਹਨਾਂ ਨੂੰ ਸੁੱਟਣ ਤੋਂ ਪਹਿਲਾਂ, ਪੂਰੀ ਤਰ੍ਹਾਂ ਨਾਲ ਠੰਡਾ ਹੋਣ ਦੇਣ ਲਈ ਪਾਣੀ ਦੇ ਕੰਟੇਨਰ ਵਿੱਚ ਪਾ ਦਿਓ।
- ਸਾਰੇ ਪਟਾਕਿਆਂ ਨੂੰ ਸੁੱਟਣ ਤੋਂ ਪਹਿਲਾਂ, ਉਹਨਾਂ ਨੂੰ ਪੂਰੀ ਤਰ੍ਹਾਂ ਠੰਡਾ ਹੋਣ ਦਿਓ।

ਪਟਾਕਿਆਂ ਤੋਂ ਸੁਰੱਖਿਆ ਅਤੇ ਬਾਇਲਾਅਜ ਬਾਰੇ ਹੋਰ ਜਾਣਕਾਰੀ ਲਈ, www.brampton.ca/fireworks ਤੇ ਜਾਓ।

ਮੀਡੀਆ ਸੰਪਰਕ

ਸਿਟੀ ਆਫ ਬ੍ਰੈਂਪਟਨ ਮਲਟੀਕਲਚਰਲ ਮੀਡੀਆ
multiculturalmedia@brampton.ca